


ਪ੍ਰੀਤ ਦਾ ਖਾਣਾ

La revanche de l'indicateur



✎ Zulu folk tale
 🗣️ Wiehan de Jager
 📖 Anu Gill
 🗣️ Punjabi / French
 📖 Level 4





ਇਹ ਕਹਾਣੀ ਇੱਕ ਪੰਛੀ, ਨਗੀਡੀ, ਅਤੇ ਇੱਕ ਲਾਲਚੀ ਨੌਜਵਾਨ ਆਦਮੀ ਗਿਨਗਾਇਲ ਦੀ ਹੈ। ਇਕ ਦਿਨ ਜਦ ਗਿਨਗਾਇਲ ਬਾਹਰ ਸ਼ਿਕਾਰ ਕਰ ਰਿਹਾ ਸੀ ਉਸਨੇ ਨਗੀਡੀ ਦੀ ਪੁਕਾਰ ਸੁਣੀ। ਗਿਨਗਾਇਲ ਦੇ ਮੂੰਹ ਵਿੱਚ ਸ਼ਹਿਦ ਦੇ ਵਿਚਾਰ ਤੇ ਪਾਣੀ ਆ ਗਿਆ। ਉਸ ਨੇ ਰੁੱਕ ਕੇ ਧਿਆਨ ਨਾਲ ਸੁਣਿਆ। ਉਹ ਖੋਜ ਕਰਦਾ ਰਿਹਾ ਜਦ ਤੱਕ ਉਸ ਨੇ ਟਾਹਣੀਆਂ ਵਿੱਚ ਪੰਛੀ ਨਾ ਵੇਖਿਆ। “ਚੀਂ-ਚੀਂ-ਚੀਂ,” ਛੋਟਾ ਪੰਛੀ ਇੱਕ ਦਰਖਤ ਤੋਂ ਦੂਜੇ ਦਰਖਤ ਤੇ ਸਫਰ ਕਰਦਾ ਬੋਲ ਰਿਹਾ ਸੀ। “ਚੀਂ-ਚੀਂ-ਚੀਂ,” ਉਸ ਨੇ ਕਿਹਾ ਅਤੇ ਕਦੇ ਕਦੇ ਰੁੱਕ ਕੇ ਦੇਖਦਾ ਜੇ ਗਿਨਗਾਇਲ ਉਸ ਦਾ ਪਿੱਛਾ ਕਰ ਰਿਹਾ ਹੈ।

...

Voici l’histoire de Ngede l’indicateur et un jeune homme avide nommé Gingile. Un jour, lorsqu’il chassait, Gingile entendit l’appel de Ngede. Gingile commença à saliver en pensant au miel. Il arrêta et écouta attentivement, fouillant jusqu’à ce qu’il trouve l’oiseau dans les branches au-dessus de sa tête. « Chitik-chitik-chitik, » le petit oiseau ébranla, en volant d’un arbre à l’autre. « Chitik-chitik-chitik, » il lança, arrêtant de temps en temps pour s’assurer que Gingile le suivait.

Après une heure et demie, ils atteignirent un figuier sauvage énorme. Ngède sautilla éperdument parmi les branches. Il s'installa ensuite sur une branche et inclina sa tête vers Gingile comme pour dire, « Le voici ! Viens vite ! Qu'est-ce qui te prend autant de temps ? » Gingile ne pouvait pas voir d'abeilles du dessous de l'arbre, mais il avait confiance en Ngède.

...

ਮੈਂ ਕੁਝ ਸਮੇਂ ਦੇ ਬਾਅਦ, ਉਹ ਝੁੱਕ ਟੁੱਟ ਜ਼ਰਾ ਲੰਮੀ ਰਾਹ ਦੇ ਦਰਖਤ ਵੱਲ ਪਹੁੰਚੇ। ਨਗੀਣੇ ਦੇ ਦਰਖਤ ਵੱਲ ਖੜਕੇ ਸਨ। ਉਹ ਝੁੱਕ ਟੁੱਟ ਜ਼ਰਾ ਲੰਮੀ ਰਾਹ ਦੇ ਦਰਖਤ ਵੱਲ ਪਹੁੰਚੇ। ਨਗੀਣੇ ਦੇ ਦਰਖਤ ਵੱਲ ਖੜਕੇ ਸਨ। ਉਹ ਝੁੱਕ ਟੁੱਟ ਜ਼ਰਾ ਲੰਮੀ ਰਾਹ ਦੇ ਦਰਖਤ ਵੱਲ ਪਹੁੰਚੇ। ਨਗੀਣੇ ਦੇ ਦਰਖਤ ਵੱਲ ਖੜਕੇ ਸਨ।





ਗਿਨਗਾਇਲ ਨੇ ਦਰਖਤ ਹੇਠ ਆਪਣਾ ਸ਼ਿਕਾਰ ਵਾਲਾ ਬਰਛਾ ਰੱਖਿਆ, ਕੁਝ ਸੁੱਕੀਆਂ ਟਾਹਣੀਆਂ ਇਕੱਠੀਆਂ ਕੀਤੀਆਂ ਅਤੇ ਇੱਕ ਛੋਟੀ ਅੱਗ ਲਾਈ। ਜਦ ਅੱਗ ਪੂਰੀ ਬਲ ਰਹੀ ਸੀ, ਉਸ ਨੇ ਇਕ ਲੰਬੀ ਸੁੱਕੀ ਸੋਟੀ ਅੱਗ ਦੇ ਵਿਚਕਾਰ ਰੱਖੀ। ਇਹ ਲੱਕੜ ਅਕਸਰ ਮਚਦੀ ਹੋਈ ਬਹੁਤ ਧੂੰਆਂ ਪੈਦਾ ਕਰਦੀ ਹੈ। ਉਸ ਨੇ ਸੋਟੀ ਦਾ ਠੰਢਾ ਪਾਸਾ ਆਪਣੇ ਦੰਦਾਂ ਨਾਲ ਫੜਿਆ ਅਤੇ ਦਰਖਤ ਤੇ ਚੜ੍ਹਨਾ ਸ਼ੁਰੂ ਕੀਤਾ।


...

Alors, Gingile déposa sa lance sous l'arbre, recueilli des brindilles séchées et alluma un petit feu. Un coup que le feu brûlait bien, il mit une longue branche au cœur du feu. Ce bois était connu pour la fumée qu'il créait quand il brûlait. Gingile commença à grimper, tenant entre ses dents le bout froid de la branche qui fumait.

Bientôt il pouvait entendre le bourdonnement bruyant des abeilles chargées. Elles rentraient et sortaient d'un creux dans le tronc d'arbre - leur ruche. Lorsque Gingile rejoint la ruche il mit le bout fumant de la branche dans le creux. Les abeilles sortirent, fâchées et méchantes. Elles s'envolèrent parce qu'elles n'aimaient pas la fumée - mais pas avant d'avoir donné des piqûres douloureuses à Gingile !

...

ਜਲਦੀ ਉਸ ਨੂੰ ਰੁੱਖੀਆਂ ਰੋਣੀਆਂ ਮਧੂ-ਮੁੱਖੀਆਂ ਦੀ ਉੱਚੀ ਗੂੰਜ ਸੁਣਾਈ ਦਿੱਤੀ। ਉਹ ਉੱਲ੍ਹੇ ਖੁੱਲ੍ਹੇ ਦਰਖਤ ਦੇ ਛੱਤ-ਦੇ ਅੰਦਰ ਬਹਾਰ ਭਰੀਆਂ ਸਨ। ਜਦ ਗਿਨਗਿਲ ਨੇ ਖੁੱਲ੍ਹੇ ਦਰਖਤ ਦੇ ਛੱਤ ਨੂੰ ਚੁੰਨਿਆ, ਉਸ ਨੇ ਮੁੱਖੀਆਂ ਪਸਾ ਪਸਾ ਖੁੱਲ੍ਹੇ ਦਰਖਤ ਉੱਚ ਪੁੱਕਿਆ। ਮਧੂ-ਮੁੱਖੀਆਂ ਬਹਾਰ ਕਰ ਲੀ ਨਾਲ ਆਈਆਂ, ਉਹ ਗੁੱਸੇ ਵਿਚ ਸਨ। ਉਹ ਉੱਲ੍ਹੇ ਗਈਆਂ ਕਿਉਂਕਿ ਉਹਨਾਂ ਨੂੰ ਧੁੰਮਾਂ ਪਸੰਦ ਨਹੀਂ ਸੀ - ਪਰ ਉਹ ਗਿਨਗਿਲ ਨੂੰ ਬਣੀ ਦਰਦ ਭਰੇ ਡੋਰਾ ਮਾਰ ਕੇ ਗਈਆਂ।



Ainsi, quand les enfants de Gingile entendent l'histoire de Ngede ils respectent le petit oiseau. Chaque fois qu'ils récoltent du miel, ils s'assurent de laisser la plus grande partie du rayon pour l'indicateur !

...

ਅਤੇ ਜਲੀ, ਜਦ ਗਿਨਗਿਲ ਦੇ ਬੁੱਢੇ ਨਗੀਣੀ ਦੀ ਕਹਾਣੀ ਸੁਣਦੇ ਹਨ ਉਹ ਉੱਲ੍ਹੇ ਪੁੱਕੀ ਦਾ ਆਦਰ ਕਰਦੇ ਹਨ। ਜਦ ਵੀ ਉਹ ਉੱਲ੍ਹੇ ਦੀ ਵਾਢੀ ਕਰਦੇ ਹਨ, ਉਹ ਉੱਲ੍ਹੇ ਡੋਰਾ ਜਿੰਨਾ ਘੱਟ ਜ਼ਰੂਰ ਛੱਡਦੇ ਹਨ।





ਜਦ ਮਧੂ- ਮੱਖੀਆਂ ਨਿਕਲ ਗਈਆਂ, ਗਿਨਗਾਇਲ ਨੇ ਆਪਣਾ ਹੱਥ ਛੱਤੇ ਵਿੱਚ ਪਾਇਆ। ਉਸ ਨੇ ਹੱਥ ਭਰਕੇ ਮਿੱਠਾ ਸ਼ਹਿਦ, ਚਿੱਟੀ ਚਰਬੀ ਨਾਲ ਟਪਕਦਾ ਹੋਇਆ ਕੱਢਿਆ। ਉਸ ਨੇ ਸ਼ਹਿਦ ਨੂੰ ਆਪਣੇ ਮੋਢੇ ਤੇ ਇਕ ਥੈਲੀ ਵਿੱਚ ਧਿਆਨ ਨਾਲ ਪਾਇਆ ਅਤੇ ਦਰਖ਼ਤ ਤੋਂ ਥੱਲੇ ਆਉਣ ਲਗਾ।

...

Quand les abeilles furent sorties, Gingile enfonça ses mains dans le nid. Il sortit des poignées du nid desquelles s'écoulaient du miel riche et des larves grasses et blanches. Il mit le nid soigneusement dans la besace il portait sur son épaule et commença à descendre de l'arbre.



ਇਸ ਤੋਂ ਪਹਿਲਾਂ ਕਿ ਚੀਤਾ ਗਿਨਗਾਇਲ ਨੂੰ ਛੂਹੇ, ਉਹ ਛੇਤੀ ਰੁੱਖ ਤੋਂ ਥੱਲੇ ਆਇਆ। ਕਾਹਲੀ ਵਿਚ, ਉਹ ਇੱਕ ਟਾਹਣੀ ਤੇ ਪੈਰ ਰੱਖਣਾ ਭੁੱਲ ਗਿਆ ਅਤੇ ਜ਼ਮੀਨ ਤੇ ਜ਼ੋਰ ਨਾਲ ਡਿਗਿਆ। ਉਸ ਦਾ ਗਿੱਟਾ ਮੁਚ ਗਿਆ। ਜਿਨ੍ਹੀ ਤੇਜ਼ ਹੋ ਸਕਿਆ, ਉਹ ਤੁਰਿਆ ਗਿਆ। ਉਹ ਖੁਸ਼ਕਿਸਮਤ ਸੀ ਕਿ ਚੀਤਾ ਉਹਦਾ ਪਿਛਾ ਕਰਨ ਲਈ ਸੁਸਤ ਸੀ। ਨਗੀਡੀ ਨੇ ਬਦਲਾ ਲੈ ਲਿਆ। ਅਤੇ ਗਿਨਗਾਇਲ ਨੇ ਸਬਕ ਸਿੱਖਿਆ।


...

Avant que Léopard puisse s'en prendre à Gingile, ce dernier se précipita en bas de l'arbre. Dans son empressement, il manqua une branche et atterrit par terre avec un bruit sourd, tordant sa cheville. Heureusement pour lui, Léopard était encore trop endormi pour le poursuivre. Ngede, l'indicateur, eu sa revanche. Et Gingile retint sa leçon.

Ngede regardait avec impatience tout ce que Gingile
 faisait. Il attendait qu'il laisse un gros morceau de nid
 d'abeille comme signe de remerciement pour
 l'indicateur. Ngede voltigeait de branche en branche, de
 plus en plus près du sol. Finalement, Gingile arriva au
 pied de l'arbre. Ngede se percha sur une roche près du
 garçon et attendit sa récompense.

...


ਨਗੀਣੀ ਉਤਸ਼ਾਹ ਨਾਲ ਗਿਨਗੀਣਿਲ ਨੂੰ ਵੇਖ ਰਿਹਾ ਸੀ। ਉਹ ਉਸਦੇ ਪੁੱਠੇ ਦੇ ਤੋਹ
 ਤੇ ਥੋੜ੍ਹਾ ਜਿਹਾ ਚੁੱਕੀਥ ਰਿਹਾ ਸੀ। ਗਿਨਗੀਣਿਲ ਦੇ ਚੁੱਕੇ ਉੱਡਦੇ
 ਸਮੇਂ ਨੇ ਨੇ ਆ ਰਿਹਾ ਸੀ। ਆਖੀਰ ਨੂੰ ਗਿਨਗੀਣਿਲ ਦਰਖਤ ਦੇ ਥੱਲੇ ਪਹੁੰਚ ਗਿਆ।
 ਨਗੀਣੀ ਆਦਮੀ ਦੇ ਨੇੜੇ ਉੱਡੀ ਪ੍ਰਥਮ ਤੇ ਥੋੜ੍ਹਾ ਕੇ ਆਪਣੇ ਨਿੱਕੇ ਉੱਡੀਥ ਰਿਹਾ



Gingile grimpa, se demandant pourquoi il n'entendait
 pas le bourdonnement habituel. « Peut-être que la ruche
 est très profonde dans l'arbre, » se dit-il. Il se remonta
 sur une autre branche. Mais au lieu de la ruche, il arriva
 face-à-face avec le visage d'un léopard ! Léopard était
 très fâché que son sommeil ait été interrompu si
 brusquement. Elle plissa ses yeux et ouvrit sa bouche
 pour révéler ses grandes dents pointues.

...

ਗਿਨਗੀਣਿਲ ਚੜ੍ਹ ਰਿਹਾ ਸੀ ਪਰ ਉਹ ਹੇਰਾਨ ਸੀ ਕਿ ਉੱਡੀਥ ਉਸ ਨੂੰ ਮ੃-ਮੁੱਖੀਆਂ ਦੀ
 ਮਾਮ ਗੂੰਜ ਨਹੀਂ ਸੁਣਾਈ ਦਿੰਦੀ। "ਸ਼ਾਂਤਿ ਦਰਖਤ ਦੇ ਕਾਫੀ ਅੰਦਰ ਹੈ," ਉਸ ਨੇ
 ਆਪਣੇ ਨਮ ਜਿੱਥੇ ਉੱਡੀਥ ਹੋ ਰਾਹੀਂ ਚੜ੍ਹਿਆ। ਪਰ ਛੇਤੀ ਦੀ ਥਾਵੇਂ, ਉਹ
 ਉੱਡੀਥ ਚੀਤੇ ਦੇ ਸਾਹਮਣੇ ਸੀ। ਚੀਤਾ ਆਪਣੀ ਨੀਂਦ ਖਰਾਬ ਹੋ ਕੇ ਬਹੁਤ ਗੁੱਸੇ ਜਿੱਥੇ
 ਸੀ। ਉਸ ਨੇ ਅੱਖਾਂ ਖੋਲੀਆਂ ਕੀਤੀਆਂ, ਪ੍ਰੰਤੂ ਉਸ ਨੇ ਆਪਣੇ ਵੱਡੇ ਅਤੇ ਉੱਡੀਥ





ਪਰ, ਗਿਨਗਾਇਲ ਨੇ ਅੱਗ ਬੁਜਾਈ, ਆਪਣਾ ਬਰਛਾ ਚੁੱਕਿਆ, ਅਤੇ ਘਰ ਵੱਲ ਤੁਰਨ ਲੱਗ ਪਿਆ। ਉਸ ਨੇ ਪੰਛੀ ਨੂੰ ਨਜ਼ਰਅੰਦਾਜ਼ ਕੀਤਾ। ਨਗੀਡੀ ਗੁੱਸੇ ਵਿਚ ਬੋਲਿਆ। ਗਿਨਗਾਇਲ ਰੁੱਕ ਗਿਆ, ਉਸਨੇ ਛੋਟੇ ਪੰਛੀ ਵੱਲ ਤਾੜਿਆ ਅਤੇ ਉੱਚੀ ਹੱਸਣ ਲੱਗਾ। “ਤੂੰ ਕੁਝ ਸ਼ਹਿਦ ਚਾਹੁੰਦਾ ਹੈਂ, ਮੇਰੇ ਦੋਸਤ? ਪਰ ਸਾਰਾ ਕੰਮ ਤਾਂ ਮੈਂ ਕੀਤਾ ਅਤੇ ਸਾਰੇ ਡੰਗ ਮੈਨੂੰ ਮਿਲੇ। ਮੈਂ ਇਹ ਮਿੱਠਾ ਸ਼ਹਿਦ ਤੇਰੇ ਨਾਲ ਕਿਉਂ ਸ਼ੇਅਰ ਕਰਾਂ?” ਫਿਰ ਉਹ ਤੁਰ ਗਿਆ। ਨਗੀਡੀ ਗੁੱਸੇ ਸੀ! ਇਹ ਉਸ ਦੇ ਨਾਲ ਵਰਤਾਓ ਦਾ ਕੋਈ ਤਰੀਕਾ ਨਹੀਂ ਸੀ! ਪਰ ਉਹ ਆਪਣਾ ਬਦਲਾ ਲਵੇਗਾ।

...

Mais Gingile éteint le feu, ramassa sa lance et commença à rentrer chez lui, en ignorant l’oiseau. Ngede lança, fâché, « VIC-torr ! VIC-torr ! » Gingile arrêta, dévisagea le petit oiseau et éclata de rire. « Tu veux du miel, mon ami ? Ha ! Mais c’est moi qui ai fait tout le travail et reçu toutes les piquûres. Pourquoi est-ce que je devrais partager ce miel avec toi ? » Et il quitta. Ngede était furieux ! Cela n’était aucune manière de le traiter ! Mais il aurait sa revanche.



ਕਈ ਹਫ਼ਤੇ ਬਾਅਦ ਗਿਨਗਾਇਲ ਨੂੰ ਫਿਰ ਨਗੀਡੀ ਦੀ ਪੁਕਾਰ ਸੁਣੀ। ਉਸ ਨੂੰ ਸੁਆਦੀ ਸ਼ਹਿਦ ਦੀ ਯਾਦ ਆਈ, ਅਤੇ ਉਤਸੁਕਤਾ ਨਾਲ ਇਕ ਵਾਰ ਫਿਰ ਪੰਛੀ ਦਾ ਪਿਛਾ ਕਰਨ ਲੱਗਾ। ਜੰਗਲ ਦੇ ਕਿਨਾਰੇ ਦੇ ਨਾਲ-ਨਾਲ ਗਿਨਗਾਇਲ ਨੂੰ ਲੈ ਜਾਣ ਬਾਅਦ, ਨਗੀਡੀ ਇੱਕ ਕੰਡਿਆਂ ਵਾਲੇ ਦਰਖਤ ਵਿਚ ਆਰਾਮ ਕਰਨ ਲਈ ਰੁੱਕ ਗਿਆ। ਗਿਨਗਾਇਲ ਨੇ ਸੋਚਿਆ, “ਛੱਤਾ ਇਸ ਦਰਖਤ ਵਿੱਚ ਹੋਵੇਗਾ।” ਉਸ ਨੇ ਛੇਤੀ ਛੋਟੀ ਅੱਗ ਲਾਈ ਅਤੇ ਆਪਣੇ ਦੰਦਾਂ ਵਿਚ ਧੂੰਐਂ ਵਾਲੀ ਸੋਟੀ ਫੜਕੇ ਦਰਖਤ ਤੇ ਚੜ੍ਹਨ ਲੱਗਾ। ਨਗੀਡੀ ਬੈਠ ਕੇ ਦੇਖ ਰਿਹਾ ਸੀ।

...

Un jour, plusieurs semaines plus tard, Gingile entendit de nouveau l’appel de Ngede. Il se souvint du miel délicieux et suivi avec impatience l’oiseau une fois de plus. Après avoir mené Gingile le long de la forêt, Ngede arrêta pour se reposer dans un acacia faux-gommier. « Ahh, » pensa Gingile. « La ruche doit être dans cet arbre. » Il parti rapidement son petit feu et commença à grimper, la branche fumante entre ses dents. Ngede, assit, le regardait.